

ਸੂਹੀ ਮਹਲਾ ੩ ॥

Soohee, Third Mehl:

ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥

Sing the Glorious Praises of the Lord, Har, Har, Har; the Gurmukh obtains the Lord.

ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥

Night and day, chant the Word of the Shabad; night and day, the Shabad shall vibrate and resound.

ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥

The unstruck melody of the Shabad vibrates, and the Dear Lord comes into the home of my heart; O ladies, sing the Glorious Praises of the Lord.

ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥

That soul-bride, who performs devotional worship service to the Guru night and day, becomes the Beloved bride of her Lord.

ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥

Those humble beings, whose hearts are filled with the Word of the Guru's Shabad, are adorned with the Shabad.

ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥

O Nanak, their hearts are forever filled with happiness; the Lord, in His Mercy, enters into their hearts. ||1||

ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥

The minds of the devotees are filled with bliss; they remain lovingly absorbed in the Lord's Name.

ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥

The mind of the Gurmukh is immaculate and pure; she sings the Immaculate Praises of the Lord.

ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥

Singing His Immaculate Praises, she enshrines in her mind the Naam, the Name of the Lord, and the Ambrosial Word of His Bani.

ਜਿਨ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥

Those humble beings, within whose minds it abides, are emancipated; the Shabad permeates each and every heart.

ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥

Singing Your Glorious Praises, they merge naturally into You, O Lord; through the Shabad, they are united in Union with You.

ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥

O Nanak, their lives are fruitful; the True Guru places them on the Lord's Path. ||2||

ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥

Those who join the Society of the Saints are absorbed in the Name of the Lord, Har, Har.

ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥

Through the Word of the Guru's Shabad, they are forever 'jivan mukta' - liberated while yet alive; they are lovingly absorbed in the Name of the Lord.

ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੁਆ ਰਤਾ ਹਰਿ ਨਾਲੇ ॥

They center their consciousness on the Lord's Name; through the Guru, they are united in His Union. Their minds are imbued with the Lord's Love.

ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮਾਲੇ ॥

They find the Lord, the Giver of peace, and they eradicate attachments; night and day, they contemplate the Naam.

ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥

They are imbued with the Word of the Guru's Shabad, and intoxicated with celestial peace; the Naam abides in their minds.

ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥

O Nanak, the homes of their hearts are filled with happiness, forever and always; they are absorbed in serving the True Guru. ||3||

ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥

Without the True Guru, the world is deluded by doubt; it does not obtain the Mansion of the Lord's Presence.

ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥

As Gurmukh, some are united in the Lord's Union, and their pains are dispelled.

ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥

Their pains are dispelled, when it is pleasing to the Lord's Mind; imbued with His Love, they sing His Praises forever.

ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥

The Lord's devotees are pure and humble forever; throughout the ages, they are forever respected.

ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥

They perform true devotional worship service, and are honored in the Lord's Court; the True Lord is their hearth and home.

ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥

O Nanak, true are their songs of joy, and true is their word; through the Word of the Shabad, they find peace. ||4||4||5||